

ਗਉੜੀ ਕਬੀਰ ਜੀ ॥ ਗਰਭ ਵਾਸ ਮਹਿ ਕੁਲੁ ਨਹੀ ਜਾਤੀ ॥ ਬ੍ਰਹਮ ਬਿੰਦੁ ਤੇ ਸਭ ਉਤਪਾਤੀ ॥੧॥  
ਕਹੁ ਰੇ ਪੰਡਿਤ ਬਾਮਨ ਕਬ ਕੇ ਹੋਏ ॥ ਬਾਮਨ ਕਹਿ ਕਹਿ ਜਨਮੁ ਮਤ ਖੋਏ ॥ ੧॥ ਰਹਾਉ ॥ ਜੋ ਤੂੰ  
ਬ੍ਰਾਹਮਣੁ ਬ੍ਰਾਹਮਣੀ ਜਾਇਆ ॥ ਤਉ ਆਨ ਬਾਟ ਕਾਹੇ ਨਹੀ ਆਇਆ ॥ ੨॥ ਤੁਮ ਕਤ ਬ੍ਰਾਹਮਣ  
ਹਮ ਕਤ ਸੂਦ ॥ ਹਮ ਕਤ ਲੋਹੂ ਤੁਮ ਕਤ ਦੂਧ ॥੩॥ ਕਹੁ ਕਬੀਰ ਜੋ ਬ੍ਰਹਮੁ ਬੀਚਾਰੈ ॥ ਸੋ ਬ੍ਰਾਹਮਣੁ  
ਕਹੀਅਤੁ ਹੈ ਹਮਾਰੈ ॥੪॥੭॥ {ਪੰਨਾ 324}

ਪਦਅਰਥ:- ਗਰਭ ਵਾਸ—ਮਾਂ ਦੇ ਪੇਟ ਦਾ ਵਸੋਬਾ। ਜਾਤੀ—ਜਾਣੀ (ਕਿਸੇ ਨੇ ਭੀ)। ਬ੍ਰਹਮ ਬਿੰਦੁ—ਪਰਮਾਤਮਾ  
ਦੀ ਅੰਸ਼। ਬਿੰਦੁ ਤੇ—ਬਿੰਦ ਤੋਂ {ਨੋਟ:- ਲਫਜ਼ ‘ਬਿੰਦੁ’ ਸਦਾ ਼ ਅੰਤ ਰਹਿੰਦਾ ਹੈ, ‘ਸੰਬੰਧਕ’ (Preposition)  
ਦੇ ਨਾਲ ਭੀ ਇਹ (ੁ) ਕਾਇਮ ਰਹਿੰਦਾ ਹੈ}। ਉਤਪਾਤੀ—ਉਤਪੱਤੀ, ਹੋਂਦ, ਜਨਮ।11

ਕਹੁ—ਦੱਸ। ਰੇ—ਹੇ! ਕਬ ਕੇ ਹੋਏ—ਕਦੋਂ ਦੇ ਬਣ ਗਏ ਹਨ (ਭਾਵ, ਮਾਂ ਦੇ ਪੇਟ ਵਿਚ ਤਾਂ ਸਭ ਜੀਵ ਇੱਕੋ ਜਿਹੇ  
ਹੁੰਦੇ ਹਨ, ਬਾਹਰ ਆ ਕੇ ਤੁਸੀਂ ਕਦੋਂ ਦੇ ਬ੍ਰਾਹਮਣ ਬਣ ਗਏ ਹੋ?)। ਕਹਿ ਕਹਿ—ਆਖ ਆਖ ਕੇ (ਭਾਵ, ਬ੍ਰਾਹਮਣ-  
ਪੁਣੇ ਦਾ ਮਾਣ ਕਰ ਕੇ, ਅਹੰਕਾਰ ਨਾਲ ਇਹ ਆਖ ਆਖ ਕੇ ਕਿ ਮੈਂ ਬ੍ਰਾਹਮਣ ਹਾਂ)। ਮਤ ਖੋਏ—ਨਾਹ ਗਵਾਓ।11  
ਰਹਾਉ।

ਜੋ—ਜੇਕਰ। ਬ੍ਰਾਹਮਣੀ ਜਾਇਆ—ਬ੍ਰਾਹਮਣੀ ਤੋਂ ਜੰਮਿਆ ਹੋਇਆ। ਤਉ—ਤਾਂ। ਆਨ ਬਾਟ—(ਕਿਸੇ) ਹੋਰ  
ਰਾਹੇ। ਕਾਹੇ—ਕਿਉਂ? ਆਇਆ—ਜੰਮ ਪਿਆ।21

ਕਤ—ਕਿਵੇਂ? ਹਮ—ਅਸੀਂ। ਸੂਦ—ਸੂਦਰ, ਨੀਵੀਂ ਜਾਤ ਦੇ। ਹਮ—ਅਸਾਡੇ (ਸਰੀਰ ਵਿਚ)।31

ਜੋ—ਜੋ ਮਨੁੱਖ। ਬ੍ਰਹਮੁ—ਪਰਮਾਤਮਾ ਨੂੰ। ਬਿਚਾਰੈ—ਵਿਚਾਰਦਾ ਹੈ, ਸਿਮਰਦਾ ਹੈ, ਚੇਤੇ ਕਰਦਾ ਹੈ। ਸੋ—ਉਹ  
ਮਨੁੱਖ। ਕਹੀਅਤੁ ਹੈ—ਆਖੀਦਾ ਹੈ। ਹਮਾਰੈ—ਅਸਾਡੇ ਮਤ ਵਿਚ।4।71

ਅਰਥ:- ਸਾਰੇ ਜੀਵਾਂ ਦੀ ਉਤਪੱਤੀ ਪਰਮਾਤਮਾ ਦੀ ਅੰਸ਼ ਤੋਂ (ਹੋ ਰਹੀ) ਹੈ (ਭਾਵ, ਸਭ ਦਾ ਮੂਲ ਕਾਰਨ  
ਪਰਮਾਤਮਾ ਆਪ ਹੈ); ਮਾਂ ਦੇ ਪੇਟ ਵਿਚ ਤਾਂ ਕਿਸੇ ਨੂੰ ਇਹ ਸਮਝ ਨਹੀਂ ਹੁੰਦੀ ਕਿ ਮੈਂ ਕਿਸ ਕੁਲ ਦਾ ਹਾਂ।11

ਦੱਸ, ਹੇ ਪੰਡਿਤ! ਤੁਸੀਂ ਬ੍ਰਾਹਮਣ ਕਦੋਂ ਦੇ ਬਣ ਗਏ ਹੋ? ਇਹ ਆਖ ਆਖ ਕੇ ਕਿ ਮੈਂ ਬ੍ਰਾਹਮਣ ਹਾਂ, ਮੈਂ ਬ੍ਰਾਹਮਣ ਹਾਂ,  
ਮਨੁੱਖਾ ਜਨਮ (ਅਹੰਕਾਰ ਵਿਚ ਅਜਾਈ) ਨਾਹ ਗਵਾਓ।11 ਰਹਾਉ।

ਜੇ (ਹੇ ਪੰਡਿਤ!) ਤੂੰ (ਸੱਚ-ਮੁੱਚ) ਬ੍ਰਾਹਮਣ ਹੈਂ ਤੇ ਬ੍ਰਾਹਮਣੀ ਦੇ ਪੇਟੋਂ ਜੰਮਿਆ ਹੈਂ, ਤਾਂ ਕਿਸੇ ਹੋਰ ਰਾਹੇ ਕਿਉਂ ਨਹੀਂ ਜੰਮ  
ਪਿਆ?।21

(ਹੇ ਪੰਡਿਤ!) ਤੁਸੀਂ ਕਿਵੇਂ ਬ੍ਰਾਹਮਣ (ਬਣ ਗਏ)? ਅਸੀਂ ਕਿਵੇਂ ਸੂਦਰ (ਰਹਿ ਗਏ)? ਅਸਾਡੇ ਸਰੀਰ ਵਿਚ ਕਿਵੇਂ  
(ਨਿਰਾ) ਲਹੂ ਹੀ ਹੈ? ਤੁਹਾਡੇ ਸਰੀਰ ਵਿਚ ਕਿਵੇਂ (ਲਹੂ ਦੀ ਥਾਂ) ਦੁੱਧ ਹੈ?।21

ਹੇ ਕਬੀਰ! ਆਖ—ਅਸੀਂ ਤਾਂ ਉਸ ਮਨੁੱਖ ਨੂੰ ਬ੍ਰਾਹਮਣ ਸੱਦਦੇ ਹਾਂ ਜੋ ਪਰਮਾਤਮਾ (ਬ੍ਰਹਮ) ਨੂੰ ਸਿਮਰਦਾ ਹੈ।4।71

ਭਾਵ:- ਜੋ ਮਨੁੱਖ ਉੱਚੀ ਜਾਤ ਦਾ ਮਾਣ ਕਰਦੇ ਹਨ, ਉਹ ਮਨੁੱਖਾ ਜਨਮ ਅਜਾਈ ਗਵਾਉਂਦੇ ਹਨ। ਸਾਰੇ ਜੀਵ  
ਪਰਮਾਤਮਾ ਦੀ ਅੰਸ਼ ਹਨ। ਉੱਚਾ ਉਹੀ ਹੈ ਜੋ ਪ੍ਰਭੂ ਦੀ ਬੰਦਗੀ ਕਰਦਾ ਹੈ।71